



ਵੱਲ

ਸਮੂਹ ਪ੍ਰਿੰਸੀਪਲ ਕਮ ਕੇਂਦਰ ਕੰਟਰੋਲਰਜ਼

ਫਰਵਰੀ/ਮਾਰਚ-2025

ਵਿਸ਼ਾ:- ਦਸਵੀਂ/ ਬਾਰਵੀਂ ਸ਼੍ਰੇਣੀ ਪਰੀਖਿਆ ਫਰਵਰੀ/ਮਾਰਚ 2025 ਦੀਆਂ ਸਲਾਨਾ ਪਰੀਖਿਆਵਾਂ (ਸਮੇਤ ਓਪਨ ਸਕੂਲ) ਦੇ ਸੰਚਾਲਨ ਸਬੰਧੀ।

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰਵੀਂ ਸ਼੍ਰੇਣੀ ਦੀਆਂ ਪਰੀਖਿਆਵਾਂ ਮਿਤੀ 19-02-2025 ਤੋਂ 04-04-2025 ਤੱਕ ਸਵੇਰੇ 11.00 ਵਜੇ ਤੋਂ ਬੋਰਡ ਵੱਲੋਂ ਸਥਾਪਿਤ ਕੀਤੇ ਪਰੀਖਿਆ ਕੇਂਦਰਾਂ ਵਿਖੇ ਕਰਵਾਈਆਂ ਜਾ ਰਹੀਆਂ ਹਨ। ਬਾਰਵੀਂ ਦੀ ਪਰੀਖਿਆ ਨਾਲ ਸਬੰਧਤ ਪ੍ਰਸ਼ਨ ਪੱਤਰ (ਸਮੇਤ ਡੀ.ਏ. ਕੋਡ) ਅਤੇ ਕੇਂਦਰ ਸੁਪਰਡੰਟ ਦੇ ਪੈਕਟ Lot-1 (ਅੰਮ੍ਰਿਤਸਰ, ਬਠਿੰਡਾ, ਫਾਜ਼ਿਲਕਾ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਪਟਿਆਲਾ, ਸੰਗਰੂਰ ਅਤੇ ਤਰਨ-ਤਾਰਨ) ਮਿਤੀ 11-02-2025 ਨੂੰ ਮੁੱਖ ਦਫਤਰ ਤੋਂ ਭੇਜੇ ਜਾਣਗੇ। Lot-2 (ਬਰਨਾਲਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਕਪੂਰਥਲਾ, ਮਲੇਰਕੋਟਲਾ, ਮਾਨਸਾ, ਮੋਗਾ, ਸ੍ਰੀ ਮੁਕਤਸਰ ਸਹਿਬ, ਪਠਾਨਕੋਟ, ਰੋਪੜ, ਐਸ.ਏ.ਐਸ ਨਗਰ, ਐਸ.ਬੀ.ਐਸ) ਮਿਤੀ 12-02-2025 ਨੂੰ ਮੁੱਖ ਦਫਤਰ ਤੋਂ ਭੇਜੇ ਜਾਣਗੇ। ਇਹ ਪ੍ਰਸ਼ਨ ਪੱਤਰ (ਸਮੇਤ ਡੀ.ਏ. ਕੋਡ) ਜਿਲ੍ਹਾ ਮੈਨੇਜਰ ਖੇਤਰੀ ਦਫਤਰ ਕਰਮਚਾਰੀਆਂ ਰਾਹੀਂ ਪ੍ਰਿੰਸੀਪਲ ਕਮ ਕੇਂਦਰ ਕੰਟਰੋਲਰ ਨੂੰ ਮਿਤੀ 13-02-2025 ਤੋਂ 15-02-2025 ਤੱਕ ਸੱਪਣ ਉਪਰੰਤ ਬੈਂਕਾਂ ਦੀ ਸੇਫ ਕਸਟੋਡੀ ਵਿੱਚ ਰੱਖੇ ਜਾਣੇ ਹਨ।

ਦਸਵੀਂ ਸ਼੍ਰੇਣੀ ਦੀ ਪਰੀਖਿਆ ਨਾਲ ਸਬੰਧਤ ਪ੍ਰਸ਼ਨ ਪੱਤਰ (ਸਮੇਤ ਡੀ.ਏ. ਕੋਡ) ਅਤੇ ਕੇਂਦਰ ਸੁਪਰਡੰਟ ਦੇ ਪੈਕਟ Lot-1 (ਅੰਮ੍ਰਿਤਸਰ, ਬਠਿੰਡਾ, ਫਾਜ਼ਿਲਕਾ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਪਟਿਆਲਾ, ਸੰਗਰੂਰ ਅਤੇ ਤਰਨ-ਤਾਰਨ) ਮਿਤੀ 01-03-2025 ਨੂੰ ਮੁੱਖ ਦਫਤਰ ਤੋਂ ਭੇਜੇ ਜਾਣਗੇ। Lot-2 (ਬਰਨਾਲਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਕਪੂਰਥਲਾ, ਮਲੇਰਕੋਟਲਾ, ਮਾਨਸਾ, ਮੋਗਾ, ਸ੍ਰੀ ਮੁਕਤਸਰ ਸਹਿਬ, ਪਠਾਨਕੋਟ, ਰੋਪੜ, ਐਸ.ਏ.ਐਸ ਨਗਰ, ਐਸ.ਬੀ.ਐਸ) ਮਿਤੀ 02-03-2025 ਨੂੰ ਮੁੱਖ ਦਫਤਰ ਤੋਂ ਭੇਜੇ ਜਾਣਗੇ। ਇਹ ਪ੍ਰਸ਼ਨ ਪੱਤਰ (ਸਮੇਤ ਡੀ.ਏ. ਕੋਡ) ਜਿਲ੍ਹਾ ਮੈਨੇਜਰ ਖੇਤਰੀ ਦਫਤਰ ਕਰਮਚਾਰੀਆਂ ਰਾਹੀਂ ਪ੍ਰਿੰਸੀਪਲ ਕਮ ਕੇਂਦਰ ਕੰਟਰੋਲਰ ਨੂੰ ਮਿਤੀ 03-03-2025 ਤੋਂ 05-03-2025 ਤੱਕ ਸੱਪਣ ਉਪਰੰਤ ਬੈਂਕਾਂ ਦੀ ਸੇਫ ਕਸਟੋਡੀ ਵਿੱਚ ਰੱਖੇ ਜਾਣੇ ਹਨ। ਆਪ ਦੇ ਪੂਰਨ ਸਹਿਯੋਗ ਜੀ ਜ਼ਰੂਰਤ ਹੈ।


ਪਰੀਖਿਆ ਸੂਚੱਜੇ ਢੰਗ ਨਾਲ ਕਰਵਾਉਣ ਲਈ ਹੇਠ ਲਿਖੇ ਅਨੁਸਾਰ ਪੁਖਤਾ ਪ੍ਰਬੰਧ ਕਰਵਾਏ ਜਾਣ:-

1. ਪਰੀਖਿਆ ਸ਼ੁਰੂ ਹੋਣ ਤੋਂ ਇੱਕ ਦਿਨ ਪਹਿਲਾਂ ਅਤੇ ਹਰ ਰੋਜ਼ ਪਰੀਖਿਆ ਕੇਂਦਰਾਂ ਵਿੱਚ ਕਮਰਿਆਂ/ ਬਾਥਰੂਮਾਂ ਦੀ ਸਫਾਈ ਦਾ ਪੂਰਾ ਪ੍ਰਬੰਧ ਕੀਤਾ ਜਾਵੇ। ਇਸਦੇ ਨਾਲ ਹੀ ਪੀਣ ਵਾਲਾ ਪਾਣੀ, ਫਰਨੀਚਰ ਅਤੇ ਬਿਜਲੀ ਦੀ ਸਪਲਾਈ ਦਾ ਪੂਰਾ ਧਿਆਨ ਰੱਖਿਆ ਜਾਵੇ।
2. ਜੇਕਰ ਪਰੀਖਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਮਹਾਂਮਾਰੀ ਦੇ ਕਾਰਨਾਂ ਕਰਕੇ ਅਣ-ਸੁਖਾਵਾਂ ਮਾਹੌਲ ਪੈਦਾ ਹੁੰਦਾ ਹੈ ਤਾਂ ਸਰਕਾਰ ਵੱਲੋਂ ਜਾਰੀ ਕੀਤੀਆਂ ਜਾਣ ਵਾਲੀਆਂ ਹਦਾਇਤਾਂ ਡਾਊਨਲੋਡ ਕੀਤੀਆਂ ਜਾਣ ਅਤੇ ਇਨ੍ਹਾਂ ਦੀ ਪਾਲਣਾ ਕੀਤੀ ਜਾਵੇ।
3. ਸੀਟਿੰਗ ਪਲਾਨ 30 ਪਰੀਖਿਆਰਥੀ ਪ੍ਰਤੀ ਕਮਰੇ ਦੇ ਹਿਸਾਬ ਨਾਲ ਕੀਤਾ ਜਾਵੇ।
4. ਨਿਗਰਾਨ ਅਮਲੇ/ ਫਰਨੀਚਰ ਦੀ ਘਾਟ ਸਬੰਧੀ ਜਿਲ੍ਹਾ ਸਿੱਖਿਆ ਅਫਸਰ ਨਾਲ ਸੰਪਰਕ ਕੀਤਾ ਜਾਵੇ।
5. ਪਰੀਖਿਆਰਥੀਆਂ ਲਈ ਪਰੀਖਿਆ ਕੇਂਦਰ ਵਿੱਚ ਇੱਕ ਘੰਟਾ ਪਹਿਲਾਂ ਪਹੁੰਚਣਾ ਲਾਜ਼ਮੀ ਹੈ। ਇਸ ਸਬੰਧੀ ਪਰੀਖਿਆਰਥੀਆਂ ਨੂੰ ਜਾਣੂੰ ਕਰਵਾਉਣਾ ਯਕੀਨੀ ਬਣਾਇਆ ਜਾਵੇ।
6. ਸਕੂਲ ਲਾਗਇੰਨ ਤੇ ਪਰੀਖਿਆਰਥੀਆਂ ਸਬੰਧੀ ਡਾਟਾ ਉਪਲੱਭਯ ਕਰਵਾਇਆ ਗਿਆ ਹੈ। ਕੇਂਦਰ ਸੁਪਰਡੰਟ ਨੂੰ ਡਾਟਾ, ਪੱਤਰ , ਹਦਾਇਤਾਂ, ਹਸਤਾਖਰ ਚਾਰਟ, ਕੱਟ ਲਿਸਟ ਆਦਿ ਡਾਊਨਲੋਡ ਕਰਕੇ ਉਪਲੱਭਯ ਕਰਵਾਈਆਂ ਜਾਣ।
7. ਪ੍ਰਸ਼ਨ ਪੱਤਰਾਂ ਦੀ ਘਾਟ ਸਬੰਧੀ ਡੇਟਸ਼ੀਟ ਵਿੱਚ ਨੰਬਰਾਂ ਤੇ ਸੰਪਰਕ ਕੀਤਾ ਜਾਵੇ।
8. ਲੋੜ ਅਨੁਸਾਰ ਖਾਲੀ ਕੰਟਰੋਲਡ ਉੱਤਰ ਪੱਤਰੀਆਂ ਜਿਲ੍ਹਾ ਮੈਨੇਜਰ ਖੇਤਰੀ ਦਫਤਰ ਤੋਂ ਪ੍ਰਾਪਤ ਕਰ ਲਈਆਂ ਜਾਣ ਅਤੇ ਕੇਂਦਰ ਸੁਪਰਡੰਟ ਨੂੰ ਕੰਟਰੋਲਡ ਉੱਤਰ ਪੱਤਰੀਆਂ ਹੀ ਸੌਂਪੀਆਂ ਜਾਣ।

9. ਪਰੀਖਿਆ ਕੇਂਦਰ ਵਿੱਚ ਸਮੂਹ ਨਿਗਰਾਨ ਅਮਲਾ ਅਤੇ ਪਰੀਖਿਆਰਥੀ ਮੋਬਾਇਲ ਫੋਨ/ ਜਾਂ ਕਿਸੇ ਵੀ ਕਿਸਮ ਦੀ ਇਲੈਕਟ੍ਰੋਨਿਕਸ ਡਿਵਾਈਸ ਨਹੀਂ ਲੈ ਕੇ ਜਾ ਸਕਦਾ। ਕੇਵਲ ਕੇਂਦਰ ਸੁਪਰਡੈਂਟ, ਅਬਜ਼ਰਵਰ, ਫਲਾਇੰਗ ਸਕੂਲ ਨੂੰ ਪਰੀਖਿਆ ਕੇਂਦਰ ਅੰਦਰ ਮੋਬਾਇਲ ਫੋਨ ਲਿਜਾਣ ਦੀ ਆਗਿਆ ਹੋਵੇਗੀ (ਵਿਦਿਆਰਥੀਆਂ ਦੇ ਰੋਲ ਨੰ ਸਕੈਨਰ ਐਪ ਰਾਹੀਂ ਵੈਰੀਫਾਈ ਕਰਨ)। ਪਰੀਖਿਆ ਨਾਲ ਸਬੰਧਤ ਹੋਰ ਅਮਲੇ/ਸਟਾਫ ਦੇ ਮੋਬਾਇਲ ਫੋਨ ਰੱਖਣ ਲਈ ਕੇਂਦਰ ਕੰਟਰੋਲਰ ਵੱਲੋਂ ਅਲੱਗ ਤੋਂ ਇੰਤਜਾਮ ਕਰਵਾਇਆ ਜਾਵੇਗਾ।
 - a) ਜੇਕਰ ਕੋਈ ਅਧਿਆਪਕ ਪਰੀਖਿਆ ਕੇਂਦਰ ਵਿੱਚ ਮੋਬਾਇਲ/ਇਲੈਕਟ੍ਰੋਨਿਕ ਡਿਵਾਈਸ ਲੈ ਕੇ ਜਾਂਦਾ ਹੈ ਤਾਂ ਉਸ ਵਿਰੁੱਧ ਵਿਭਾਗੀ ਕਾਰਵਾਈ ਲਈ ਸਬੰਧਤ ਅਥਾਰਟੀ ਨੂੰ ਲਿਖਿਆ ਜਾਵੇਗਾ।
 - b) ਜੇਕਰ ਕੋਈ ਪਰੀਖਿਆਰਥੀ ਪਰੀਖਿਆ ਕੇਂਦਰ ਵਿੱਚ ਮੋਬਾਇਲ / ਇਲੈਕਟ੍ਰੋਨਿਕ ਡਿਵਾਈਸ ਲੈ ਕੇ ਜਾਂਦਾ ਹੈ ਤਾਂ ਉਸ ਵਿਰੁੱਧ ਅਣ - ਉਚਿਤ ਸਾਧਨਾਂ ਦੀ ਵਰਤੋਂ ਕਰਨ ਤਹਿਤ ਕੇਸ ਦਰਜ ਕੀਤਾ ਜਾਵੇਗਾ।
10. ਪਰੀਖਿਆ ਕੇਂਦਰ ਵਿਚ ਨਕਲ ਜਾ ਅਣਸੁਖਾਵੇਂ ਮਾਹੌਲ ਦੇ ਪੈਦਾ ਕੀਤੇ ਜਾਣ ਕਾਰਨ ਵਿਸ਼ੇ ਦੀ ਪਰੀਖਿਆ ਰੱਦ ਹੋਣ ਦੀ ਸੂਰਤ ਵਿੱਚ ਡਿਊਟੀ ਦੇ ਰਹੇ ਸਮੁੱਚੇ ਸਟਾਫ ਖਿਲਾਫ (ਸੇਵਾਦਾਰ ਅਤੇ ਕਲੈਰੀਕਲ ਕੰਮ ਕਰਨ ਵਾਲੇ ਅਮਲੇ ਨੂੰ ਛੱਡ ਕੇ) ਜਿੱਥੇ ਸਮੂਹਿਕ ਨਕਲ ਦੀ ਖੋਖਾਯਤੀ ਕਰਵਾਉਣ ਤਹਿਤ/ ਡਿਊਟੀ ਪ੍ਰਤੀ ਵਫ਼ਾਦਾਰੀ ਨਾ ਰੱਖਣ, ਅਨੈਤਿਕ ਕੰਮ ਵਿਚ ਸ਼ਮੂਲੀਅਤ, ਬੋਰਡ ਦਫ਼ਤਰ ਵੱਲੋਂ ਵਾਰ ਵਾਰ ਜਾਰੀ ਨਿਯਮਤ ਹਦਾਇਤਾਂ ਦੀ ਉਲੰਘਣਾ ਕਰਨ, ਗ਼ਲਤ ਕੰਮ ਲਈ ਸਹਿਮਤੀ ਦੇਣ ਆਦਿ ਬਾਰੇ ਵਿਭਾਗੀ ਕਾਰਵਾਈ ਹੋਵੇਗੀ, ਉਥੇ ਨਾਲ ਹੀ ਪਰੀਖਿਆ ਮੁੜ ਕਰਾਉਣ ਤੇ ਹੋਣ ਵਾਲੇ ਵਿੱਤੀ ਖਰਚੇ ਦੀ ਪ੍ਰਤੀ ਪੂਰਤੀ ਵੀ ਉਸ ਦਿਨ ਲਈ ਤਾਇਨਾਤ ਡਿਊਟੀ ਸਟਾਫ ਤੇ ਕੀਤੀ ਜਾਵੇਗੀ।
11. ਕੇਂਦਰ ਸੁਪਰਡੈਂਟ ਦੀ ਇੱਕ ਜਾਂ ਦੋ ਦਿਨ ਦੀ ਗੈਰ-ਹਾਜ਼ਰੀ/ ਛੁੱਟੀ ਦੇ ਸਮੇਂ ਤੇ ਡਿਪਟੀ ਸੁਪਰਡੈਂਟ ਜੇ ਕਿ ਆਪਣੀ ਡਿਊਟੀ ਦੇ ਨਾਲ-ਨਾਲ ਕੇਂਦਰ ਸੁਪਰਡੈਂਟ ਦੀ ਡਿਊਟੀ ਵੀ ਨਿਭਾਏਗਾ। ਜੇਕਰ ਕੇਂਦਰ ਸੁਪਰਡੈਂਟ 2 ਦਿਨਾਂ ਤੋਂ ਵੱਧ ਛੁੱਟੀ ਲੈਂਦੇ ਹਨ ਫਿਰ ਨਿਯਮਾਂ ਅਨੁਸਾਰ ਬਦਲਵਾ ਪ੍ਰਬੰਧ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕੀਤਾ ਜਾਵੇਗਾ।
12. ਪ੍ਰਿੰਸੀਪਲ/ ਸਕੂਲ ਮੁਖੀ ਹੀ ਪਰੀਖਿਆ ਦੌਰਾਨ ਕੇਂਦਰ ਕੰਟਰੋਲਰ ਦੀ ਡਿਊਟੀ ਨਿਭਾਉਣਗੇ। ਨਾ ਟਾਲਣ ਯੋਗ ਹਾਲਾਤਾਂ ਵਿੱਚ ਜੇਕਰ ਕੋਈ ਡਿਊਟੀ ਸੌਂਪੀ ਜਾਣੀ ਹੈ ਤਾਂ ਸੀਨੀਅਰ ਮੇਸਟ ਲੈਕਚਰਾਰ/ ਅਧਿਆਪਕ ਨੂੰ ਸੌਂਪੀ ਜਾਵੇ ਅਤੇ ਇਸ ਦੀ ਪ੍ਰਵਾਨਗੀ deportal2019@gmail.com ਤੇ ਦਫਤਰ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਲੈਣੀ ਲਾਜ਼ਮੀ ਹੋਵੇਗੀ। ਇਸ ਸਬੰਧੀ ਨਾਲ ਨੱਥੀ ਸੂਚੀ ਅਨੁਸਾਰ ਆਪਣੇ ਜਿਲ੍ਹੇ ਨਾਲ ਸਬੰਧਤ ਡੀਲਿੰਗ ਸੁਪਰਡੈਂਟ ਅਤੇ ਸਹਾਇਕ ਨਾਲ ਸੰਪਰਕ ਕੀਤਾ ਜਾਵੇ।
13. ਪ੍ਰਸ਼ਨ ਪੱਤਰ ਬੈਂਕ ਦੀ ਸੇਫ ਕਸਟੋਡੀ ਵਿੱਚ ਰੱਖਣ ਸਮੇਂ ਪੈਕਟਾਂ ਦੀਆਂ ਸੀਲਾਂ ਸਬੰਧਤ ਕਰਮਚਾਰੀ ਦੀ ਹਾਜ਼ਰੀ ਵਿੱਚ ਚੈੱਕ ਕੀਤੀਆਂ ਜਾਣ। ਜੇਕਰ ਕੋਈ ਸੀਲ ਟੁੱਟੀ ਜਾਂ ਪ੍ਰਸ਼ਨ ਪੱਤਰਾਂ ਦੀ ਘਾਟ ਹੋਵੇ ਤਾਂ ਤੁਰੰਤ ਦਫਤਰ ਵੱਲੋਂ ਭੇਜੇ ਗਏ ਕਰਮਚਾਰੀ/ ਅਧਿਕਾਰੀ ਦੇ ਧਿਆਨ ਵਿੱਚ ਲਿਆਂਦਾ ਜਾਵੇ। ਕੇਂਦਰ ਸੁਪਰਡੈਂਟ ਦਾ ਪੈਕਟ ਵੀ ਪ੍ਰਾਪਤ ਕਰਕੇ ਸਬੰਧਿਤ ਕੇਂਦਰ ਸੁਪਰਡੈਂਟ ਨੂੰ ਸੌਂਪ ਦਿੱਤਾ ਜਾਵੇ।
14. ਪ੍ਰਸ਼ਨ ਪੱਤਰ ਅਤੇ ਉੱਤਰ ਪੱਤਰੀਆਂ ਦੀ ਮੋਨੀਟਰਿੰਗ ਅਤੇ ਟਰੈਕਿੰਗ ਲਈ ਮੋਬਾਇਲ ਐਪ PSEB-MATQ ਐਪ ਦੀ ਵਰਤੋਂ ਕਰਦੇ ਸਮੇਂ ਜੇਕਰ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਨਾਲ ਨੱਥੀ ਵਿੱਚ ਦਰਜ ਜਿਲ੍ਹੇ ਨਾਲ ਸਬੰਧਤ ਸੁਪਰਡੈਂਟ ਅਤੇ ਸਬੰਧਤ ਜਿਲ੍ਹਾ ਡੀਲਿੰਗ ਸੀਨੀਅਰ ਸਹਾਇਕ ਨਾਲ ਸੰਪਰਕ ਕੀਤਾ ਜਾਵੇ।
15. ਬੈਂਕਾਂ ਵਿੱਚੋਂ ਪ੍ਰਸ਼ਨ ਪੱਤਰ ਬਹੁਤ ਹੀ ਧਿਆਨ ਪੂਰਵਕ ਡੇਟ-ਸ਼ੀਟ ਤੇ ਦਰਜ ਵਿਸ਼ੇ/ਕੋਡ ਨੰਬਰ ਅਤੇ ਮਿਤੀ ਅਨੁਸਾਰ ਪ੍ਰਾਪਤ ਕੀਤੇ ਜਾਣ। ਡੇਟਸ਼ੀਟ ਅਨੁਸਾਰ ਸਬੰਧਤ ਵਿਸ਼ੇ ਦਾ ਪ੍ਰਸ਼ਨ ਪੱਤਰ ਪ੍ਰਾਪਤ ਕਰਦੇ ਸਮੇਂ ਬੈਂਕ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਇੱਕ ਰਜਿਸਟਰ ਮੋਨੀਟਰ ਕੀਤਾ ਜਾਵੇ ਜਿਸ ਵਿੱਚ ਪ੍ਰਸ਼ਨ ਪੱਤਰਾਂ ਦਾ ਵਿਸ਼ਾ, ਕੋਡ, ਮਿਤੀ, ਪੇਪਰ ਪ੍ਰਾਪਤ ਕਰਨ ਦਾ ਸਮਾਂ, ਬੈਂਕ ਤੋਂ ਚੱਲਣ ਦਾ ਸਮਾਂ ਦਰਜ ਕਰਕੇ ਰੋਜ਼ਾਨਾ ਹਸਤਾਖਰ ਕੀਤੇ ਜਾਣ। ਇਹ ਪ੍ਰਸ਼ਨ ਪੱਤਰ ਪਰੀਖਿਆ ਸ਼ੁਰੂ ਹੋਣ ਤੋਂ ਅੱਧਾ ਘੰਟਾ ਪਹਿਲਾਂ ਸਬੰਧਤ ਕੇਂਦਰ ਸੁਪਰਡੈਂਟ ਨੂੰ ਹਸਤਾਖਰ ਲੈਣ ਉਪਰੰਤ ਸੌਂਪੇ ਜਾਣ।
16. ਜਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਕਰਕੇ ਪਰੀਖਿਆ ਕੇਂਦਰ ਦੁਆਲੇ ਦਫ਼ਾ-144 CRPC ਲਾਗੂ ਕਰਵਾਉਣ/ ਬਾਹਰੀ ਦਖਲ-ਅੰਦਾਜ਼ੀ ਰੋਕਣ ਅਤੇ ਟ੍ਰੈਫਿਕ ਜਾਮ ਵਰਗੀ ਸਥਿਤੀ ਨਾਲ ਨਿਪਟਣ ਲਈ ਪੁਲਿਸ ਕਰਮਚਾਰੀਆਂ ਦੀ ਡਿਊਟੀ ਲਗਾਈ ਜਾਵੇ ਪਰੰਤੂ ਪੁਲਿਸ ਕਰਮਚਾਰੀਆਂ ਨੂੰ ਪਰੀਖਿਆ ਕੇਂਦਰ ਦੇ ਅੰਦਰ ਦਾਖਲ ਹੋਣ ਦੀ ਆਗਿਆ ਨਹੀਂ ਹੈ।
17. ਇਹਨਾਂ ਪਰੀਖਿਆਵਾਂ ਲਈ ਕੇਂਦਰ ਸੁਪਰਡੈਂਟ ਅਤੇ ਡਿਪਟੀ ਸੁਪਰਡੈਂਟ ਬੋਰਡ ਦਫਤਰ ਵੱਲੋਂ ਤਾਇਨਾਤ ਕੀਤੇ ਜਾਣਗੇ। ਨਿਗਰਾਨ ਅਮਲਾ ਸਬੰਧਤ ਸਕੂਲ ਦਾ ਹੀ ਹੋਵੇਗਾ।
18. ਇਹਨਾਂ ਪਰੀਖਿਆਵਾਂ ਵਿੱਚ ਸਕੂਲ Center Login ਰਾਹੀਂ ਹਰ ਰੋਜ਼ ਪਰੀਖਿਆ ਡਿਊਟੀ ਤੇ ਹਾਜ਼ਰ ਸਮੂਹ ਸਟਾਫ ਦੀ ਹਾਜ਼ਰੀ Online Portal ਰਾਹੀਂ ਭੇਜਣੀ ਯਕੀਨੀ ਬਣਾਇਆ ਜਾਵੇ। ਇਸ ਸਬੰਧੀ Portal ਦਾ ਲਿੰਕ ਪਰੀਖਿਆ ਸ਼ੁਰੂ ਹੋਣ ਤੋਂ ਪਹਿਲਾਂ School Login ਵਿੱਚ Live ਕਰ ਦਿੱਤਾ ਜਾਵੇਗਾ।
19. ਸੁਪਰਡੈਂਟ ਨੂੰ ਮਿਹਨਤਾਨੇ ਦੀ ਅਦਾਇਗੀ ਕੀਤੀ ਜਾਵੇਗੀ। ਡਿਪਟੀ ਸੁਪਰਡੈਂਟ/ਸਹਾਇਕ ਸੁਪਰਡੈਂਟ ਅਤੇ ਨਿਗਰਾਨ ਅਮਲੇ ਨੂੰ ਕੋਈ ਅਦਾਇਗੀ ਨਹੀਂ ਕੀਤੀ ਜਾਵੇਗੀ।
20. ਵਿਲੱਖਣ ਸਮਰੱਥਾ ਰੱਖਣ ਵਾਲੇ ਪਰੀਖਿਆਰਥੀਆਂ ਲਈ ਚੱਲਣ ਵਾਲੇ ਪਰੀਖਿਆ ਕੇਂਦਰ ਦੀਆਂ ਹੱਲ ਹੋਈਆਂ ਉੱਤਰ ਪੱਤਰੀਆਂ ਵੀ ਆਪ ਵੱਲੋਂ ਰੋਜ਼ਾਨਾ ਕੋਲੈਕਸ਼ਨ ਸੈਂਟਰ ਤੇ ਜਮ੍ਹਾਂ ਕਰਵਾਈਆਂ ਜਾਣ।

21. ਰੇਜ਼ਾਨਾ ਪਰੀਖਿਆ ਦੀ ਸਮਾਪਤੀ ਤੋਂ ਤੁਰੰਤ ਬਾਅਦ ਹੱਲ ਹੋਈਆਂ ਉੱਤਰ ਪੱਤਰੀਆਂ ਦਾ ਸੀਲਬੰਦ ਪੈਕਟ ਕੇਂਦਰ ਸੁਪਰਡੰਟ ਤੋਂ ਪ੍ਰਾਪਤ ਕੀਤਾ ਜਾਵੇ। ਇਹ ਉੱਤਰ-ਪੱਤਰੀਆਂ (ਬਿਨਾਂ ਫੇਲਡ ਕੀਤੇ) ਦੇ ਸੀਲਬੰਦ ਪੈਕਟ ਕਲੈਕਸ਼ਨ ਸੈਂਟਰ ਤੇ ਜਮ੍ਹਾਂ ਕਰਵਾਉਣਾ ਆਪ ਜੀ ਦੀ ਜਿੰਮੇਵਾਰੀ ਹੋਵੇਗੀ। ਨਾ ਟਾਲਣਯੋਗ ਹਾਲਾਤਾਂ ਵਿੱਚ ਕੇਂਦਰ ਕੰਟਰੋਲਰ ਉੱਤਰ ਪੱਤਰੀਆਂ ਜਮ੍ਹਾਂ ਕਰਵਾਉਣ ਦੀ ਡਿਊਟੀ ਅਧਿਕਾਰ ਪੱਤਰ ਦੇ ਕੇ ਕਿਸੇ ਹੋਰ ਅਧਿਆਪਕ ਨੂੰ ਭੇਜ ਸਕਦਾ ਹੈ। ਹੱਲ ਹੋਈਆਂ ਉੱਤਰ ਪੱਤਰੀਆਂ ਦੇ ਸੀਲ ਬੰਦ ਪੈਕਟ ਵਿੱਚ ਮੀਮੇ ਦੀਆਂ ਦੋ ਕਾਪੀਆਂ/ ਪਰਤਾਂ ਪਾਈਆਂ ਜਾਣ।
22. ਕੇਂਦਰ ਕੰਟਰੋਲਰ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਪਰੀਖਿਆ ਕੇਂਦਰ ਦੇ ਆਲੇ ਦੁਆਲੇ ਸਕਿਓਰਟੀ ਦਾ ਪ੍ਰਬੰਧ ਕਰਨਗੇ।
23. ਸਿੰਗਲ ਬੈਚ ਤੇ ਸਿੰਗਲ ਪ੍ਰੀਖਿਆਰਥੀ ਬਿਠਾਇਆ ਜਾਵੇ।
24. ਕੇਵਲ ਵਿਲੱਖਣ ਸਮਰੱਥਾ ਰੱਖਣ ਵਾਲੇ ਪਰੀਖਿਆ ਕੇਂਦਰਾਂ ਨੂੰ ਅਚੇਤ ਖਰਚੇ ਦੀ ਅਦਾਇਗੀ ਨਹੀਂ ਕੀਤੀ ਜਾਵੇਗੀ।
25. ਕੇਂਦਰ ਸੁਪਰਡੰਟ ਦੇ ਮਿਹਨਤਾਨੇ ਦੀ ਅਦਾਇਗੀ ਸਿੱਧੇ ਤੌਰ ਤੇ ਬੈਂਕ ਖਾਤੇ ਵਿੱਚ ਕੀਤੀ ਜਾਣੀ ਹੈ। ਇਸ ਲਈ ਬਿਲ ਤਿਆਰ ਕਰਦੇ ਸਮੇਂ ਡਿਊਟੀ ਤੇ ਤਾਇਨਾਤ ਸੁਪਰਡੰਟ ਦਾ ਬੈਂਕ ਖਾਤਾ ਨੰਬਰ, ਬੈਂਕ ਦਾ ਨਾਂ ਅਤੇ IFSC ਕੋਡ ਜਰੂਰ ਦਰਜ ਕੀਤਾ ਜਾਵੇ, ਉਪਰੰਤ ਇਹ ਬਿੱਲ ਜਿਲ੍ਹਾ ਮੈਨੇਜਰ ਖੇਤਰੀ ਦਫਤਰ ਪੰਜਾਬ ਸਕੂਲ ਸਿੱਖਿਆ ਬੋਰਡ ਕੋਲ ਪਰੀਖਿਆ ਸਮਾਪਤ ਹੋਣ ਦੇ 15 ਦਿਨਾਂ ਦੇ ਅੰਦਰ ਅੰਦਰ ਜਮ੍ਹਾਂ ਕਰਵਾਏ ਜਾਣ। ਬਿੱਲ ਨਿਰਧਾਰਿਤ ਮਿਤੀ ਤੱਕ ਨਾ ਪ੍ਰਾਪਤ ਹੋਣ ਦੀ ਸੂਰਤ ਵਿੱਚ ਕੋਈ ਅਦਾਇਗੀ ਨਹੀਂ ਕੀਤੀ ਜਾਵੇਗੀ।
26. ਨਵੀਆਂ ਹਦਾਇਤਾਂ ਅਤੇ ਪਰੀਖਿਆਵਾਂ ਸਬੰਧੀ ਹਰ ਰੋਜ਼ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈਬਸਾਈਟ www.pseb.ac.in/ ਸਕੂਲ ਲਾਗ-ਇੰਨ ਆਈ.ਡੀ. ਤੇ ਚੈੱਕ ਕੀਤੀਆਂ ਜਾਣ।

ਨੋਟ :- ਕੰਡਕਟ ਸ਼ਾਖਾ ਦੀ ਕੰਸੋਲੀਡੇਸ਼ਨ ਨਾਲ ਸਬੰਧਤ ਸੁਪਰਡੰਟ ਅਤੇ ਡੀਲਿੰਗ ਸਹਾਇਕਾਂ ਦੇ ਮੋਬਾਇਲ ਨੰਬਰ।


 ਸਹਾਇਕ ਸਕੱਤਰ
 ਪੰਜਾਬ ਸਕੂਲ ਸਿੱਖਿਆ ਬੋਰਡ